

*Waheguru Ji Ka Khalsa,
Waheguru Ji Ki Fateh*

Today's Hukamnama

Friday 27-03-2026

ਸੂਹੀ ਮਹਲਾ ੫ ॥

Soohee, Fifth Mehl:

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥

The Simritees, the Vedas, the Puraanas and the other holy scriptures proclaim
ਸਿਮ੍ਰਿਤੀਆਂ, ਵੇਦ, ਪੁਰਾਣ ਅਤੇ ਹੋਰ ਧਾਰਮਕ ਪੁਸਤਕਾਂ ਕੂਕਦੀਆਂ ਹਨ,

ਨਾਮ ਬਿਨਾ ਸਭਿ ਕੁਝੁ ਗਾਲੀ ਹੋਛੀਆ ॥੧॥

that without the Naam, everything is false and worthless. ||1||
ਕਿ ਨਾਮ ਦੇ ਬਗੈਰ, ਹੋਰ ਸਾਰੀਆਂ ਚੀਜ਼ਾਂ ਝੂਠੀਆਂ ਅਤੇ ਬੇਫਾਇਦਾ ਹਨ।

ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥

The infinite treasure of the Naam abides within the minds of the devotees.
ਨਾਮ ਦਾ ਬੇਅੰਤ ਖਜਾਨਾ ਸਾਧੂਆਂ ਦੇ ਹਿਰਦੇ ਅੰਦਰ ਵਸਦਾ ਹੈ।

ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥

Birth and death, attachment and suffering, are erased in the Saadh Sangat,
the Company of the Holy. ||1||Pause||
ਆਉਣਾ, ਜਾਣਾ, ਸੰਸਾਰੀ ਲਗਨ ਅਤੇ ਕਲੇਸ਼ ਸਤਿ ਸੰਗਤ ਵਿੱਚ ਜੁੜਿਆ ਦੌੜ ਜਾਂਦੇ ਹਨ। ਠਹਿਰਾਉ।

ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥

Those who indulge in attachment, conflict and egotism shall surely weep and cry.
ਜੋ ਸੰਸਾਰੀ ਮਮਤਾ, ਝਗੜਿਆਂ ਅਤੇ ਹੰਗਤਾ ਅੰਦਰ ਜੁੜੇ ਹਨ, ਉਹ ਨਿਸਚਿਤ ਹੀ ਵਿਰਲਾਪ ਕਰਨਗੇ।

ਸੁਖੁ ਨ ਪਾਇਨਿ ਮੂਲਿ ਨਾਮ ਵਿਛੁੰਨਿਆ ॥੨॥

Those who are separated from the Naam shall never find any peace. ||2||
ਜੋ ਨਾਮ ਤੋਂ ਵਿਛੜੇ ਹੋਏ ਹਨ, ਉਹ ਕਦਾਚਿਤ ਆਰਾਮ ਚੈਨ ਨੂੰ ਪਰਾਪਤ ਨਹੀਂ ਹੁੰਦੇ।

ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥

Crying out, "Mine! Mine!", he is bound in bondage.
ਅਪਣੇ ਧਾਰਨ ਕਰਨ ਦੁਆਰਾ, ਪ੍ਰਾਣੀ ਜੂੜਾਂ ਅੰਦਰ ਜਕੜਿਆ ਜਾਂਦਾ ਹੈ,

ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥

Entangled in Maya, he is reincarnated in heaven and hell. ||3||
ਅਤੇ ਮੋਹਨੀ ਦੇ ਵਿਹਾਰਾਂ ਵਿੱਚ ਉਲਝ ਕੇ ਉਹ ਦੋਸ਼ਕ ਤੇ ਬਹਿਸ਼ਤ ਵਿੱਚ ਜਨਮ ਲੈਂਦਾ ਹੈ।

ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥

Searching, searching, searching, I have come to understand the essence of reality.
ਜਾਂਚ, ਜਾਂਚ, ਜਾਂਚ ਕੇ ਮੈਂ ਇਹ ਅਸਲੀਅਤ ਲੱਭੀ ਹੈ,

ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥

Without the Naam, there is no peace at all, and the mortal will surely fail. ||4||
ਕਿ ਨਾਮ ਦੇ ਬਗੈਰ ਕੋਈ ਆਰਾਮ ਚੈਨ ਨਹੀਂ ਅਤੇ ਪ੍ਰਾਣੀ ਨਿਸਚਿਤ ਹੀ ਹਾਰ ਜਾਂਦਾ ਹੈ।

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥

Many come and go; they die, and die again, and are reincarnated.
ਅਨੇਕਾਂ ਹੀ ਆਉਂਦੇ ਅਤੇ ਜਾਂਦੇ ਹਨ। ਉਹ ਮਰ ਕੇ, ਟੁਰ ਜਾਂਦੇ ਅਤੇ ਮੁੜ ਜੰਮਦੇ ਹਨ।

ਬਿਨੁ ਬੁਝੇ ਸਭੁ ਵਾਦਿ ਜੋਨੀ ਭਰਮਤੇ ॥੫॥

Without understanding, they are totally useless, and they wander in reincarnation. ||5||
ਸਾਹਿਬ ਨੂੰ ਅਨੁਭਵ ਕਰਨ ਦੇ ਬਾਝੋਂ ਸਾਰਾ ਕੁਛ ਬੇਫਾਇਦਾ ਹੈ ਅਤੇ ਉਹ ਜੁਨੀਆਂ ਅੰਦਰ ਭਟਕਦੇ ਹਨ।

ਜਿਨੁ ਕਉ ਭਏ ਦਇਆਲ ਤਿਨੁ ਸਾਧੂ ਸੰਗੁ ਭਇਆ ॥

They alone join the Saadh Sangat, unto whom the Lord becomes Merciful.
ਜਿਨ੍ਹਾਂ ਤੇ ਪ੍ਰਭੂ ਮਇਆਵਾਨ ਹੋ ਜਾਂਦਾ ਹੈ, ਉਹ ਸਤਿ ਸੰਗਤ ਨੂੰ ਪਰਾਪਤ ਹੋ ਜਾਂਦੇ ਹਨ।

ਅੰਮ੍ਰਿਤੁ ਹਰਿ ਕਾ ਨਾਮੁ ਤਿਨੀ ਜਨੀ ਜਪਿ ਲਇਆ ॥੬॥

They chant and meditate on the Ambrosial Name of the Lord. ||6||
ਉਹ ਪੁਰਸ਼ ਪ੍ਰਭੂ ਦੇ ਸੁਧਾ-ਸਰੂਪ ਨਾਮ ਦਾ ਸਿਮਰਨ ਕਰਦੇ ਹਨ।

ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥

Uncounted millions, so many they are endless, search for Him.
ਅਨੇਕਾਂ, ਘਣੇਰੇ, ਕ੍ਰੋੜਾਂ, ਅਣਗਿਣਤ ਅਤੇ ਬੇਅੰਤ ਹਨ ਐਸੇ ਜੀਵ ਜੋ ਵਾਹਿਗੁਰੂ ਨੂੰ ਭਾਲਦੇ ਹਨ।

ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥

But only that one, who understands his own self, sees God near at hand. ||7||
ਪਰ ਜਿਸ ਨੂੰ ਸੁਆਮੀ ਆਪਣੇ ਆਪ ਨੂੰ ਦਰਸਾਉਂਦਾ ਹੈ, ਕੇਵਲ ਉਹ ਹੀ ਉਸ ਨੂੰ ਨਜ਼ਦੀਕ ਵੇਖਦਾ ਹੈ।

ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥

Never forget me, O Great Giver - please bless me with Your Naam.
ਹੇ ਮੇਰੇ ਉਦਾਰਚਿਤ ਸੁਆਮੀ! ਤੂੰ ਮੈਨੂੰ ਨਾਂ ਭੁੱਲਾ ਅਤੇ ਮੈਨੂੰ ਆਪਣਾ ਨਾਮ ਪਰਦਾਨ ਕਰ।

ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥

To sing Your Glorious Praises day and night - O Nanak, this is my heart-felt desire. ||8||2||5||16||
ਕੇਵਲ ਇਹ ਹੀ ਹੈ, ਤੀਬਰ ਚਾਹਨਾ ਨਾਨਕ ਦੀ, ਹੇ ਸੁਆਮੀ! ਦਿਨ ਰਾਤ ਮੈਂ ਤੇਰੀਆਂ ਸਿਫਤਾਂ ਗਾਇਨ ਕਰਦਾ ਰਹਾਂ।

ਅੰਗ ੨੬੧